

 Print Page

Sri Guru Granth Sahib

Displaying 823 of

ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

Aiso Har Ras Baran N Saako Gur Poorai Maeree Oulatt Dhharee ||1||

Such is the sublime essence of the Lord, that I cannot describe it. The Perfect Guru has turned me away from the world. ||1||

ਬਿਲਾਵਲੁ (ਮਃ ੫) (੯੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧

Raag Bilaaval Guru Arjan Dev

ਪੇਖਿਓ ਮੋਹਨੁ ਸਭ ਕੈ ਸੰਗੇ ਉਨ ਨ ਕਾਹੂ ਸਗਲ ਭਰੀ ॥

Paekhiou Mohan Sabh Kai Sangae Oon N Kaahoo Sagal Bharee ||

I behold the Fascinating Lord with everyone. No one is without Him - He is pervading everywhere.

ਬਿਲਾਵਲੁ (ਮਃ ੫) (੯੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧

Raag Bilaaval Guru Arjan Dev

ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

Pooran Poor Rehiou Kirapaa Nidhh Kahu Naanak Maeree Pooree Paree ||2||7||93||

The Perfect Lord, the treasure of mercy, is permeating everywhere. Says Nanak, I am fully fulfilled. ||2||7||93||

ਬਿਲਾਵਲੁ (ਮਃ ੫) (੯੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੨

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੩

ਮਨ ਕਿਆ ਕਹਤਾ ਹਉ ਕਿਆ ਕਹਤਾ ॥

Man Kiaa Kehathaa Ho Kiaa Kehathaa ||

What does the mind say? What can I say?

ਬਿਲਾਵਲੁ (ਮਃ ੫) (੯੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੩

Raag Bilaaval Guru Arjan Dev

ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥

Jaan Prabeen Thaakur Prabh Maerae This Aagai Kiaa Kehathaa ||1|| Rehaao ||

You are wise and all-knowing, O God, my Lord and Master; what can I say to You? ||1||Pause||

ਬਿਲਾਵਲੁ (ਮਃ ੫) (੯੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੮੨੩ ਪੰ. ੩

Raag Bilaaval Guru Arjan Dev

ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥

Anabolae Ko Thuhee Pashhaanehi Jo Jeean Mehi Hothaa ||

You know even what is not said, whatever is in the soul.

ਬਿਲਾਵਲੁ (ਮਃ ੫) (੯੪) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੮੨੩ ਪੰ. ੪

Raag Bilaaval Guru Arjan Dev

ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥

Rae Man Kaae Kehaa Lo Ddehakehi Jo Paekhath Hee Sang Sunathaa ||1||

O mind, why do you deceive others? How long will you do this? The Lord is with you; He hears and sees everything. ||1||

ਬਿਲਾਵਲੁ (ਮਃ ੫) (੯੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੮੨੩ ਪੰ. ੪

Raag Bilaaval Guru Arjan Dev

ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥

Aiso Jaan Bheae Man Aanadh Aan N Beeou Karathaa ||

Knowing this, my mind has become blissful; there is no other Creator.

ਬਿਲਾਵਲੁ (ਮਃ ੫) (੯੪) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੮੨੩ ਪੰ. ੫

Raag Bilaaval Guru Arjan Dev

ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥

Kahu Naanak Gur Bheae Dhaeiaaraa Har Rang N Kabehoo Lehathaa ||2||8||94||

Says Nanak, the Guru has become kind to me; my love for the Lord shall never wear off. ||2||8||94||

ਬਿਲਾਵਲੁ (ਮਃ ੫) (੯੪) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੮੨੩ ਪੰ. ੫

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੩

ਨਿੰਦਕੁ ਐਸੇ ਹੀ ਝਰਿ ਪਰੀਐ ॥

Nindhak Aisae Hee Jhar Pareeai ||

Thus, the slanderer crumbles away.

ਬਿਲਾਵਲੁ (ਮਃ ੫) (੯੫) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੮੨੩ ਪੰ. ੬

Raag Bilaaval Guru Arjan Dev

ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥

Eih Neesaanee Sunahu Thum Bhaae Jio Kaalar Bheeth Gireeai ||1|| Rehaao ||

This is the distinctive sign - listen, O Siblings of Destiny: he collapses like a wall of sand. ||1||Pause||

ਬਿਲਾਵਲੁ (ਮਃ ੫) (੯੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੭

Raag Bilaaval Guru Arjan Dev

ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੇ ਦੇਖਿ ਦੁਖ ਭਰੀਐ ॥

Jo Dhaekhai Shhidhra Tho Nindhak Oumaahai Bhalo Dhaekh Dhukh Bhareeai ||

When the slanderer sees a fault in someone else, he is pleased. Seeing goodness, he is depressed.

ਬਿਲਾਵਲੁ (ਮਃ ੫) (੯੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੭

Raag Bilaaval Guru Arjan Dev

ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥

Aath Pehar Chithavai Nehee Pahuchai Buraa Chithavath Chithavath Mareeai ||1||

Twenty-four hours a day, he plots, but nothing works. The evil man dies, constantly thinking up evil plans. ||1||

ਬਿਲਾਵਲੁ (ਮਃ ੫) (੯੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੮

Raag Bilaaval Guru Arjan Dev

ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥

Nindhak Prabhoo Bhulaaeiaa Kaal Naerai Aaeiaa Har Jan Sio Baadh Outhareeai ||

The slanderer forgets God, death approaches him, and he starts to argue with the humble servant of the Lord.

ਬਿਲਾਵਲੁ (ਮਃ ੫) (੯੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੯

Raag Bilaaval Guru Arjan Dev

ਨਾਨਕ ਕਾ ਰਾਖਾ ਆਪਿ ਪ੍ਰਭੂ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥

Naanak Kaa Raakhaa Aap Prabh Suaamee Kiaa Maanas Bapuraa Kareeai ||2||9||95||

God Himself, the Lord and Master, is Nanak's protector. What can any wretched person do to him? ||2||9||95||

ਬਿਲਾਵਲੁ (ਮਃ ੫) (੯੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੦

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੩

ਐਸੇ ਕਾਹੇ ਭੁਲਿ ਪਰੇ ॥

Aisae Kaahae Bhool Parae ||

Why do you wander in delusion like this?

ਬਿਲਾਵਲੁ (ਮਃ ੫) (੯੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੧

Raag Bilaaval Guru Arjan Dev

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

Karehi Karaavehi Mookar Paavehi Paekhath Sunath Sadhaa Sang Harae ||1|| Rehaao ||

You act, and incite others to act, and then deny it. The Lord is always with you; He sees and hears everything. ||1||Pause||

ਬਿਲਾਵਲੁ (ਮਃ ੫) (੯੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੧

Raag Bilaaval Guru Arjan Dev

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

Kaach Bihaajhan Kanchan Shhaaddan Bairee Sang Haeth Saajan Thiaag Kharae ||

You purchase glass, and discard gold; you are in love with your enemy, while you renounce your true friend.

ਬਿਲਾਵਲੁ (ਮਃ ੫) (੯੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੧

Raag Bilaaval Guru Arjan Dev

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

Hovan Kouraa Anehovan Meethaa Bikhiaa Mehi Lapattaaee Jarae ||1||

That which exists, seems bitter; that which does not exist, seems sweet to you. Engrossed in corruption, you are burning away. ||1||

ਬਿਲਾਵਲੁ (ਮਃ ੫) (੯੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੨

Raag Bilaaval Guru Arjan Dev

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

Andhh Koop Mehi Pariou Paraanee Bharam Gubaar Moh Bandhh Parae ||

The mortal has fallen into the deep, dark pit, and is entangled in the darkness of doubt, and the bondage of emotional attachment.

ਬਿਲਾਵਲੁ (ਮਃ ੫) (੯੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੩

Raag Bilaaval Guru Arjan Dev

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

Kahu Naanak Prabh Hoth Dhaeiaaraa Gur Bhaettai Kaadtai Baah Farae ||2||10||96||

Says Nanak, when God becomes merciful, one meets with the Guru, who takes him by the arm, and lifts him out. ||2||10||96||

ਬਿਲਾਵਲੁ (ਮਃ ੫) (੯੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੩

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੩

ਮਨ ਤਨ ਰਸਨਾ ਹਰਿ ਚੀਨਾ ॥

Man Than Rasanaa Har Cheenaa ||

With my mind, body and tongue, I remember the Lord.

ਬਿਲਾਵਲੁ (ਮਃ ੫) (੯੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੪

Raag Bilaaval Guru Arjan Dev

ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨਾ ॥੧॥ ਰਹਾਉ ॥

Bheae Anandhaa Mittae Andhaesae Sarab Sookh Mo Ko Gur Dheenhaa ||1|| Rehaao ||

I am in ecstasy, and my anxieties are dispelled; the Guru has blessed me with total peace. ||1||Pause||

ਬਿਲਾਵਲੁ (ਮਃ ੫) (੯੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੫

Raag Bilaaval Guru Arjan Dev

ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥

Eiaanap Thae Sabh Bhee Siaanap Prabh Maeraa Dhaanaa Beenaa ||

My ignorance has been totally transformed into wisdom. My God is wise and all-knowing.

ਬਿਲਾਵਲੁ (ਮਃ ੫) (੯੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੫

Raag Bilaaval Guru Arjan Dev

ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥

Haathh Dhaee Raakhai Apanae Ko Kaahoo N Karathae Kashh Kheenaa ||1||

Giving me His Hand, He saved me, and now no one can harm me at all. ||1||

ਬਿਲਾਵਲੁ (ਮਃ ੫) (੯੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੬

Raag Bilaaval Guru Arjan Dev

ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥

Bal Jaavo Dharasan Saadhhoo Kai Jih Prasaadh Har Naam Leenaa ||

I am a sacrifice to the Blessed Vision of the Holy; by their Grace, I contemplate the Lord's Name.

ਬਿਲਾਵਲੁ (ਮਃ ੫) (੯੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੭

Raag Bilaaval Guru Arjan Dev

ਕਹੁ ਨਾਨਕ ਠਾਕੁਰ ਭਾਰੋਸੈ ਕਹੁ ਨ ਮਾਨਿਓ ਮਨਿ ਛੀਨਾ ॥੨॥੧੧॥੯੭॥

Kahu Naanak Thaakur Bhaarosai Kehoo N Maaniou Man Shheenaa ||2||11||97||

Says Nanak, I place my faith in my Lord and Master; within my mind, I do not believe in any other, even for an instant. ||2||11||97||

ਬਿਲਾਵਲੁ (ਮਃ ੫) (੯੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੭

Raag Bilaaval Guru Arjan Dev

ਬਿਲਾਵਲੁ ਮਹਲਾ ੫ ॥

Bilaaval Mehalaa 5 ||

Bilaaval, Fifth Mehl:

ਬਿਲਾਵਲੁ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੮੨੩

ਗੁਰਿ ਪੂਰੈ ਮੇਰੀ ਰਾਖਿ ਲਈ ॥

Gur Poorai Maeree Raakh Lee ||

The Perfect Guru has has saved me.

ਬਿਲਾਵਲੁ (ਮਃ ੫) (੯੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੮

Raag Bilaaval Guru Arjan Dev

ਅੰਮ੍ਰਿਤ ਨਾਮੁ ਰਿਚੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥

Anmrith Naam Ridhae Mehi Dheeno Janam Janam Kee Mail Gee ||1|| Rehaao ||

He has enshrined the Ambrosial Name of the Lord within my heart, and the filth of countless incarnations has been washed away. ||1||Pause||

ਬਿਲਾਵਲੁ (ਮਃ ੫) (੯੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੮

Raag Bilaaval Guru Arjan Dev

ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥

Nivarae Dhooth Dhusatt Bairaaee Gur Poorae Kaa Japiaa Jaap ||

The demons and wicked enemies are driven out, by meditating, and chanting the Chant of the Perfect Guru.

ਬਿਲਾਵਲੁ (ਮਃ ੫) (੯੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੨੩ ਪੰ. ੧੮

Raag Bilaaval Guru Arjan Dev